

ਗਉੜੀ ਮਹਲਾ ੫ ॥

Gauree, Fifth Mehl:

ਬਿਖੈ ਰਾਜ ਤੇ ਅੰਧੁਲਾ ਭਾਰੀ ॥

The blind beggar is better off than the vicious king.

ਦੁਖਿ ਲਾਗੈ ਰਾਮ ਨਾਮੁ ਚਿਤਾਰੀ ॥੧॥

Overcome by pain, the blind man invokes the Lord's Name. ||1||

ਤੇਰੇ ਦਾਸ ਕਉ ਤੁਹੀ ਵਡਿਆਈ ॥

You are the glorious greatness of Your slave.

ਮਾਇਆ ਮਗਨੁ ਨਰਕਿ ਲੈ ਜਾਈ ॥੧॥ ਰਹਾਉ ॥

The intoxication of Maya leads the others to hell. ||1||Pause||

ਰੋਗ ਗਿਰਸਤ ਚਿਤਾਰੇ ਨਾਉ ॥

Gripped by disease, they invoke the Name.

ਬਿਖੁ ਮਾਤੇ ਕਾ ਠਉਰ ਨ ਠਾਉ ॥੨॥

But those who are intoxicated with vice shall find no home, no place of rest.  
||2||

ਚਰਨ ਕਮਲ ਸਿਉ ਲਾਗੀ ਪ੍ਰੀਤਿ ॥

One who is in love with the Lord's Lotus Feet,

ਆਨ ਸੁਖਾ ਨਹੀ ਆਵਹਿ ਚੀਤਿ ॥੩॥

does not think of any other comforts. ||3||

ਸਦਾ ਸਦਾ ਸਿਮਰਉ ਪ੍ਰਭ ਸੁਆਮੀ ॥

Forever and ever, meditate on God, your Lord and Master.

ਮਿਲੁ ਨਾਨਕ ਹਰਿ ਅੰਤਰਜਾਮੀ ॥੪॥੮੨॥੧੫੧॥

O Nanak, meet with the Lord, the Inner-knower, the Searcher of hearts.  
||4||82||151||